

ਪ੍ਰਭਾਤੀ ਮਹਲਾ ੫ ॥

Prabhaatee, Fifth Mehl:

ਪਾਰਬ੍ਰਹਮੁ ਪ੍ਰਭੁ ਸੁਖੜੁ ਸੁਜਾਣੁ ॥

The Supreme Lord God is All-wise and All-knowing.

ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥

The Perfect Guru is found by great good fortune. I am a sacrifice to the Blessed Vision of His Darshan. ||1||Pause||

ਕਿਲਬਿਖ ਮੇਟੇ ਸਬਦਿ ਸੰਤੋਖੁ ॥

My sins are cut away, through the Word of the Shabad, and I have found contentment.

ਨਾਮੁ ਅਰਾਧਨ ਹੋਆ ਜੋਗੁ ॥

I have become worthy of worshipping the Naam in adoration.

ਸਾਧਸੰਗਿ ਹੋਆ ਪਰਗਾਸੁ ॥

In the Saadh Sangat, the Company of the Holy, I have been enlightened.

ਚਰਨ ਕਮਲ ਮਨ ਮਾਹਿ ਨਿਵਾਸੁ ॥੧॥

The Lord's Lotus Feet abide within my mind. ||1||

ਜਿਨਿ ਕੀਆ ਤਿਨਿ ਲੀਆ ਰਾਖਿ ॥

The One who made us, protects and preserves us.

ਪ੍ਰਭੁ ਪੂਰਾ ਅਨਾਥ ਕਾ ਨਾਥੁ ॥

God is Perfect, the Master of the masterless.

ਜਿਸਹਿ ਨਿਵਾਜੇ ਕਿਰਪਾ ਧਾਰਿ ॥

Those, upon whom He showers His Mercy

ਪੂਰਨ ਕਰਮ ਤਾ ਕੇ ਆਚਾਰ ॥੨॥

- they have perfect karma and conduct. ||2||

ਗੁਣ ਗਾਵੈ ਨਿਤ ਨਿਤ ਨਿਤ ਨਵੇ ॥

They sing the Glories of God, continually, continuously, forever fresh and new.

ਲਖ ਚਉਰਾਸੀਹ ਜੋਨਿ ਨ ਭਵੇ ॥

They do not wander in the 8.4 million incarnations.

ਈਹਾਂ ਉਹਾਂ ਚਰਣ ਪੂਜਾਰੇ ॥

Here and hereafter, they worship the Lord's Feet.

ਮੁਖੁ ਉਜਲੁ ਸਾਚੇ ਦਰਬਾਰੇ ॥੩॥

Their faces are radiant, and they are honored in the Court of the Lord. ||3||

ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥

That person, upon whose forehead the Guru places His Hand

ਕੋਟਿ ਮਧੇ ਕੋ ਵਿਰਲਾ ਦਾਸੁ ॥

- out of millions, how rare is that slave.

ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥

He sees God pervading and permeating the water, the land and the sky.

ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥

Nanak is saved by the dust of the feet of such a humble being. ||4||10||